



Department of Health/ਸਿਹਤ ਵਿਭਾਗ
Copy of Complete Medico Legal Report
ਸੰਪੂਰਨ ਮੈਡੀਕੋ ਲੀਗਲ ਰਿਪੋਰਟ ਦੀ ਕਾਪੀ

Official Use Only ਕੇਵਲ ਦਫਤਰੀ ਵਰਤੋਂ ਲਈ

ਆਰ ਟੀ ਐਸ ਸਰਵਿਸ ਕੋਡ /RTS Service: 21

Application Number / ਅਰਜ਼ੀ ਨੰਬਰ	Date of Application / ਅਰਜ਼ੀ ਦੀ ਮਿਤੀ
Name of Block & Tehsil /ਬਲਾਕ /ਤਹਿਸੀਲ ਦਾ ਨਾਂ	

Fields marked with asterisk (*) are mandatory/ ਜਿਹੜੇ ਫੀਲਡ ਤੇ ਤਾਰਾ ਚਿੰਨ੍ਹ (*) ਲਾਗਿਆ ਹੈ, ਉਹ ਭਰਨੇ ਜ਼ਰੂਰੀ ਹਨ

Part – 1 Personal Details / ਵਿਅਕਤੀਗਤ ਵੇਰਵਾ

Details of Person Filling the Application Form / ਅਰਜ਼ੀ ਫਾਰਮ ਭਰਨ ਵਾਲੇ ਵਿਅਕਤੀ ਦਾ ਵੇਰਵਾ		Self Attested Photo of Beneficiary ਲਾਭਪਾਤਰ ਦੀ ਸਵੈ-ਤਸਦੀਕਸ਼ੁਦਾ ਫੋਟੋ
1. Name / ਬਿਨੈਕਾਰ ਦਾ ਨਾਂ		
2. Address / ਬਿਨੈਕਾਰ ਦਾ ਪਤਾ		
3. Relation with Beneficiary / ਬਿਨੈਕਾਰ ਦਾ ਲਾਭਪਾਤਰ ਨਾਲ ਰਿਸ਼ਤਾ		
Personal Data of Beneficiary / ਲਾਭਪਾਤਰ ਦਾ ਵਿਅਕਤੀਗਤ ਡਾਟਾ		
4. Name / ਨਾਂ *		
5. Gender / ਲਿੰਗ *	Male / ਪੁਰਸ਼	Female / ਔਰਤ
6. Date of birth / ਜਨਮ ਮਿਤੀ		7. Age (if Date of birth not known)/ ਉਮਰ (ਜੇਕਰ ਜਨਮ ਮਿਤੀ ਨਹੀਂ ਪਤਾ)
8. Place of Birth / ਜਨਮ ਅਸਥਾਨ		
9. Father's Name / ਪਿਤਾ ਦਾ ਨਾਂ *		
10. Mother's Name / ਮਾਤਾ ਦਾ ਨਾਂ		
11. Address / ਪਤਾ *		
PIN Code / ਪਿੰਨ ਕੋਡ	District / ਜ਼ਿਲ੍ਹਾ *	
12. Marital Status / ਵਿਆਹ ਸਥਿਤੀ		13. Spouse Name / ਪਤੀ / ਪਤਨੀ ਦਾ ਨਾਂ
14. Email ID / ਈਮੇਲ ਆਈ ਡੀ		15. Contact Phone Number /ਸੰਪਰਕ ਲਈ ਫੋਨ ਨੰਬਰ *
16. Voter ID Card Number / ਵੋਟਰ ਆਈ ਡੀ ਕਾਰਡ ਨੰਬਰ		
17. Aadhaar Number (UID) / ਆਧਾਰ ਨੰਬਰ (ਯੂ ਆਈ ਡੀ)		Aadhaar Enrollment Number (if Aadhaar not issued)/ ਆਧਾਰ ਇਨਰੋਲਮੈਂਟ ਨੰਬਰ (ਜੇਕਰ ਆਧਾਰ ਨੰਬਰ ਜਾਰੀ ਨਹੀਂ ਹੋਇਆ)

Part – 2 Service Details / ਸੇਵਾ ਦਾ ਵੇਰਵਾ

Application Details / ਅਰਜ਼ੀ ਦਾ ਵੇਰਵਾ	
18. Mode of Delivery of Service/ ਸੇਵਾ ਦੀ ਅਦਾਇਗੀ ਦਾ ਤਰੀਕਾ *	<input type="checkbox"/> Sewa Kendra / ਸੇਵਾ ਕੇਂਦਰ <input type="checkbox"/> By Post/ ਡਾਕ ਦੁਆਰਾ
19. Application processing Office / ਅਰਜ਼ੀ ਕਾਰਵਾਈ ਦਫਤਰ	
Service Details / ਸੇਵਾ ਦਾ ਵੇਰਵਾ	



20. Name of beneficiary, if not applicant. (Adhaar No. of beneficiary, Attach Copy/ ਲਾਭਪਾਤਰ ਦਾ ਨਾਂ ਜੇਕਰ ਬਿਨੈਕਾਰ ਨਹੀਂ ਲਾਭਪਾਤਰ ਦਾ ਆਧਾਰ ਨੰ: ਨਾਲ ਲਗਾਇਆ ਜਾਵੇ	
21. Relationship with applicant/ ਬਿਨੈਕਾਰ ਨਾਲ ਰਿਸ਼ਤਾ	
22. Date & Time of examination of patient/ ਮਰੀਜ਼ ਦੇ ਨਿਰੀਖਣ ਦੀ ਮਿਤੀ ਅਤੇ ਸਮਾਂ	
23. Name of Hospital/Medical Institute where Medico Legal examination was done/ਹਸਪਤਾਲ/ਮੈਡੀਕਲ ਸੰਸਥਾ ਦਾ ਨਾਮ (ਜਿਥੇ ਮੈਡੀਕੋ ਲੀਗਲ ਨਰੀਖਣ ਕੀਤਾ ਗਿਆ)	

Part -3 List of Required Documents / ਜ਼ਰੂਰੀ ਦਸਤਾਵੇਜ਼ਾਂ ਦੀ ਸੂਚੀ . Please tick (✓) the document attached / ਕਿਰਪਾ ਕਰਕੇ ਨੱਥੀ ਦਸਤਾਵੇਜ਼ਾਂ ਨੂੰ ਟਿੱਕ (✓) ਕਰੋ

1	Fee receipt (as applicable)/ ਫੀਸ ਰਸੀਦ (ਜਿਵੇਂ ਲਾਗੂ ਯੋਗ ਹੋਵੇ)	
---	---	--

ਮੈਂ ਸੱਚੇ ਦਿਲੋਂ ਬਿਆਨ ਕਰਦਾ / ਕਰਦੀ ਹਾਂ ਕਿ ਉੱਕਤ ਵੇਰਵੇ ਸਹੀ ਹਨ ਅਤੇ ਕੋਈ ਜਾਣਕਾਰੀ ਛੁਪਾਉਣ / ਗਲਤ ਬਿਆਨੀ ਲਈ ਮੈਂ ਨਿੱਜੀ ਤੌਰ ਤੇ ਜ਼ਿੰਮੇਵਾਰ ਹੋਵਾਂਗਾ / ਹੋਵਾਂਗੀ

ਬਿਨੈਕਾਰ ਦੇ ਹਸਤਾਖਰ / ਅੰਗੂਠਾ ਨਿਸ਼ਾਨ



Feed Back Form/ ਫੀਡਬੈਕ ਫਾਰਮ

<p>1. Is there any unnecessary information being asked in the Form?/ ਕੀ ਫਾਰਮ ਵਿੱਚ ਕੋਈ ਵੀ ਬੇਲੋੜੀ ਜਾਣਕਾਰੀ ਮੰਗੀ ਗਈ ਹੈ ?</p>	<p><input type="checkbox"/> Yes / ਹਾਂ <input type="checkbox"/> No / ਨਹੀਂ</p>
<p>If Yes, Please specify the detail/ ਜੇਕਰ ਹਾਂ, ਤਾਂ ਵੇਰਵਾ ਦਿਉ</p>	
<p></p>	
<p>2. Is any vague information being asked in the form?/ ਕੀ ਫਾਰਮ ਵਿੱਚ ਕੀ ਕੋਈ ਵੀ ਅਸਪਸ਼ਟ ਜਾਣਕਾਰੀ ਮੰਗੀ ਗਈ ਹੈ ?</p>	<p><input type="checkbox"/> Yes / ਹਾਂ <input type="checkbox"/> No / ਨਹੀਂ</p>
<p>If Yes, Please specify the details/ ਜੇਕਰ ਹਾਂ, ਤਾਂ ਵੇਰਵਾ ਦਿਉ</p>	
<p></p>	
<p>3. Is the space provided in the form sufficient for filling up the required information?/ ਕੀ ਫਾਰਮ ਵਿੱਚ ਮੁਹੱਈਆ ਥਾਂ ਲੋੜੀਂਦੀ ਜਾਣਕਾਰੀ ਭਰਨ ਲਈ ਕਾਫ਼ੀ ਹੈ</p>	<p><input type="checkbox"/> Yes / ਹਾਂ <input type="checkbox"/> No / ਨਹੀਂ</p>
<p>If No, Please specify the details/ ਜੇਕਰ ਨਾਂ, ਤਾਂ ਵੇਰਵਾ ਦਿਉ</p>	
<p></p>	
<p>4. Any other suggestion you may like to make, Please specify / ਕੋਈ ਹੋਰ ਸੁਝਾਅ ਦੇਣਾ ਚਾਹੁੰਦੇ ਹੋ ਤਾਂ ਵੇਰਵਾ ਦਿਉ</p>	
<p></p>	